

ਬਸੰਤੁ ਹਿੰਡੋਲ ਮਹਲਾ ੩ ਘਰੁ ੨ ੧ੳ ਸਤਿਗੁਰ ਪ੍ਰਸਾਦਿ ॥ ਗੁਰ ਕੀ ਬਾਣੀ ਵਿਟਹੁ ਵਾਰਿਆ
 ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥ ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ
 ॥੧॥ ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ
 ਪਾਇ ॥੧॥ ਰਹਾਉ ॥ ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ ਵਿਚਹੁ ਹਉਮੈ
 ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥ ੨ ॥ ਧੁਰਿ ਆਪੇ ਜਿਨ੍ਹਾ ਨੇ ਬਖਸਿਓਨੁ ਭਾਈ
 ਸਬਦੇ ਲਇਅਨੁ ਮਿਲਾਇ ॥ ਧੂੜਿ ਤਿਨ੍ਹਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥ ੩ ॥
 ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ ਨਾਨਕ ਮਨਿ ਤਨਿ ਸੁਖੁ ਸਦ
 ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥ {ਪੰਨਾ 1177}

ਪਦਅਰਥ:- ਵਿਟਹੁ—ਤੋਂ। ਵਾਰਿਆ—ਸਦਕੇ। ਭਾਈ—ਹੇ ਭਾਈ! ਬਲਿ ਜਾਈ—ਬਲਿ ਜਾਈਂ, ਮੈਂ ਕੁਰਬਾਨ
 ਜਾਂਦਾ ਹਾਂ। ਸਾਲਾਹੀ—ਸਾਲਾਹੀ, ਮੈਂ ਸਲਾਹੁੰਦਾ ਹਾਂ। ਸਦ—ਸਦਾ। ਲਾਈ—ਲਾਈਂ, ਮੈਂ ਲਾਂਦਾ ਹਾਂ।1।

ਮਨ—ਹੇ ਮਨ! ਨਾਮਿ—ਨਾਮ ਵਿਚ। ਲਾਇ—ਜੋੜ। ਹਰਿਆ—ਆਤਮਕ ਜੀਵਨ ਵਾਲਾ। ਪਾਇ—ਪ੍ਰਾਪਤ ਕਰ
 ਕੇ।1। ਰਹਾਉ।

ਗੁਰਿ—ਗੁਰੂ ਨੇ। ਸੇ—ਉਹ {ਬਹੁ-ਵਚਨ}। ਰਸੁ ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਰਸ। ਪੀਆਇ—
 ਮਿਲਾ ਕੇ। ਉਠਿ ਗਇਆ—ਨਾਸ ਹੋ ਗਿਆ। ਵੁਠਾ—ਵੱਸ ਪਿਆ। ਆਇ—ਆ ਕੇ। ਮਨਿ—ਮਨ ਵਿਚ।2।

ਧੁਰਿ—ਧੁਰ ਦਰਗਾਹ ਤੋਂ। ਨੇ—ਨੂੰ। ਬਖਸਿਓਨੁ—ਬਖਸ਼ਿਆ ਉਸ (ਪਰਮਾਤਮਾ) ਨੇ। ਸਬਦੇ—ਸ਼ਬਦ ਦੀ ਰਾਹੀਂ।
 ਲਇਅਨੁ—ਲਏ ਹਨ ਉਸ (ਪਰਮਾਤਮਾ) ਨੇ। ਅਘੁਲੀਐ—ਨਿਰਲੇਪ ਹੋ ਜਾਈਦਾ ਹੈ, ਮੁਕਤ ਹੋ ਜਾਈਦਾ ਹੈ।
 ਮੇਲਿ—ਮੇਲ ਕੇ।3।

ਜਿਨਿ—ਜਿਸ (ਪਰਮਾਤਮਾ) ਨੇ। ਸਭੁ ਕੋਇ—ਹਰੇਕ ਜੀਵ। ਮਨਿ—ਮਨ ਵਿਚ। ਤਨਿ—ਤਨ ਵਿਚ। ਸਦ—
 ਸਦਾ। ਸਬਦਿ—ਸ਼ਬਦਿ ਦੀ ਰਾਹੀਂ। ਮਿਲਾਵਾ—ਮਿਲਾਪ।4।

ਅਰਥ:- ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜ। ਹੇ ਭਾਈ! ਪਰਮਾਤਮਾ ਦਾ ਨਾਮ-ਫਲ ਪ੍ਰਾਪਤ ਕਰ ਕੇ
 ਤੇਰਾ ਮਨ ਖਿੜ ਪਏਗਾ ਤੇਰਾ ਤਨ ਖਿੜ ਪਏਗਾ।1। ਰਹਾਉ।

ਹੇ ਭਾਈ! ਮੈਂ ਗੁਰੂ ਦੀ ਬਾਣੀ ਤੋਂ ਗੁਰੂ ਦੇ ਸ਼ਬਦ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੈਂ ਸਦਾ ਆਪਣੇ ਗੁਰੂ ਨੂੰ ਸਲਾਹੁੰਦਾ
 ਹਾਂ, ਮੈਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਦਾ ਹਾਂ।1।

ਹੇ ਭਾਈ! ਗੁਰੂ ਨੇ ਜਿਨ੍ਹਾਂ ਮਨੁੱਖਾਂ ਦੀ ਰੱਖਿਆ ਕੀਤੀ ਉਹ (ਮਾਇਆ ਦੇ ਮੋਹ ਦੇ ਪੰਜੇ ਤੋਂ) ਬਚ ਗਏ ਗੁਰੂ ਨੇ ਉਹਨਾਂ
 ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਕੇ (ਬਚਾ ਲਿਆ)। ਹੇ ਭਾਈ! ਉਹਨਾਂ ਦੇ ਅੰਦਰੋਂ ਹਉਮੈ ਦਾ ਦੁੱਖ
 ਦੂਰ ਹੋ ਗਿਆ, ਉਹਨਾਂ ਦੇ ਮਨ ਵਿਚ ਆਨੰਦ ਆ ਵੱਸਿਆ।2।

ਹੇ ਭਾਈ! ਧੁਰ ਦਰਗਾਹ ਤੋਂ ਪਰਮਾਤਮਾ ਨੇ ਆਪ ਹੀ ਜਿਨ੍ਹਾਂ ਉਤੇ ਬਖਸ਼ਿਸ਼ ਕੀਤੀ, ਉਹਨਾਂ ਨੂੰ ਉਸ ਨੇ (ਗੁਰੂ ਦੇ)
 ਸ਼ਬਦ ਵਿਚ ਜੋੜ ਦਿੱਤਾ। ਹੇ ਭਾਈ! ਉਹਨਾਂ ਦੀ ਚਰਨ-ਧੂੜ ਦੀ ਬਰਕਤਿ ਨਾਲ (ਮਾਇਆ ਤੋਂ) ਨਿਰਲੇਪ ਹੋ
 ਜਾਈਦਾ ਹੈ (ਜਿਨ੍ਹਾਂ ਉਤੇ ਬਖਸ਼ਿਸ਼ ਕਰਦਾ ਹੈ ਉਹਨਾਂ ਨੂੰ) ਸਾਧ ਸੰਗਤਿ ਵਿਚ ਮੇਲ ਕੇ (ਆਪਣੇ ਚਰਨਾਂ ਵਿਚ) ਜੋੜ
 ਲੈਂਦਾ ਹੈ।3।

ਹੇ ਭਾਈ! ਜਿਸ ਪਰਮਾਤਮਾ ਨੇ ਹਰੇਕ ਜੀਵ ਨੂੰ ਜਿੰਦ ਦਿੱਤੀ ਹੈ ਉਹ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ
 ਆਪ ਹੀ (ਸਭ ਵਿਚ ਵਿਆਪਕ ਹੋ ਕੇ ਸਭ ਕੁਝ) ਕਰਦਾ ਹੈ। ਹੇ ਨਾਨਕ! (ਆਖ—) ਹੇ ਭਾਈ! ਗੁਰੂ ਦੇ ਸ਼ਬਦ ਦੀ

ਰਾਹੀਂ ਜਿਸ ਮਨੁੱਖ ਦਾ ਮਿਲਾਪ ਪਰਮਾਤਮਾ ਨਾਲ ਹੋ ਜਾਂਦਾ ਹੈ, ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸਦਾ
ਆਨੰਦ ਬਣਿਆ ਰਹਿੰਦਾ ਹੈ।4।1। 18।12। 18। 30।

ਵੇਰਵਾ:

ਮਹਲਾ 1 — 12

ਮਹਲਾ 3 — 18

.....—:

. ਜੋੜ.....30